

ਸ੍ਰੀਰਾਗੁ ਮਹਲਾ ੩ ॥

Siree Raag, Third Mehl:

ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥

Without the Guru, the disease is not cured, and the pain of egotism is not removed.

ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥

By Guru's Grace, He dwells in the mind, and one remains immersed in His Name.

ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥

Through the Word of the Guru's Shabad, the Lord is found; without the Shabad, people wander, deceived by doubt. ||1||

ਮਨ ਰੇ ਨਿਜ ਘਰਿ ਵਾਸਾ ਹੋਇ ॥

O mind, dwell in the balanced state of your own inner being.

ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥

Praise the Lord's Name, and you shall no longer come and go in reincarnation. ||1||Pause||

ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥

The One Lord alone is the Giver, pervading everywhere. There is no other at all.

ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥

Praise the Word of the Shabad, and He shall come to dwell in your mind; you shall be blessed with intuitive peace and poise.

ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥

Everything is within the Lord's Glance of Grace. As He wishes, He gives. ||2||

ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥

In egotism, all must account for their actions. In this accounting, there is no peace.

ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥

Acting in evil and corruption, people are immersed in corruption.

ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥

Without the Name, they find no place of rest. In the City of Death, they suffer in agony. ||3||

ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥

Body and soul all belong to Him; He is the Support of all.

ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥

By Guru's Grace, understanding comes, and then the Door of Liberation is found.

ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥

O Nanak, sing the Praises of the Naam, the Name of the Lord; He has no end or limitation. ||4||24||57||